

ਬਿਲਾਵਲੁ ਮਹਲਾ ੧ ॥

Bilaawal, First Mehl:

ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥

My mind is the temple, and my body is the simple cloth of the humble seeker;  
deep within my heart, I bathe at the sacred shrine.

ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥

The One Word of the Shabad abides within my mind; I shall not come to be  
born again. ||1||

ਮਨੁ ਬੋਧਿਆ ਦਇਆਲ ਸੇਤੀ ਮੇਰੀ ਮਾਈ ॥

My mind is pierced through by the Merciful Lord, O my mother!

ਕਉਣੁ ਜਾਣੈ ਪੀਰ ਪਰਾਈ ॥

Who can know the pain of another?

ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥

I think of none other than the Lord. ||1||Pause||

ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥

O Lord, inaccessible, unfathomable, invisible and infinite: please, take care of  
me!

ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹਾਰੀ ॥੨॥

In the water, on the land and in sky, You are totally pervading. Your Light is  
in each and every heart. ||2||

ਸਿਖ ਮਤਿ ਸਭ ਬੁਧਿ ਤੁਮ੍ਹਾਰੀ ਮੰਦਿਰ ਛਾਵਾ ਤੇਰੇ ॥

All teachings, instructions and understandings are Yours; the mansions and  
sanctuaries are Yours as well.

ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥

Without You, I know no other, O my Lord and Master; I continually sing Your  
Glorious Praises. ||3||

ਜੀਅ ਜੰਤ ਸਭਿ ਸਰਣਿ ਤੁਮ੍ਹਾਰੀ ਸਰਬ ਚਿੰਤ ਤੁਧੁ ਪਾਸੇ ॥

All beings and creatures seek the Protection of Your Sanctuary; all thought of their care rests with You.

ਜੇ ਤੁਧੁ ਭਾਵੈ ਸੇਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥

That which pleases Your Will is good; this alone is Nanak's prayer. ||4||2||